

India seeks 50% reduction in Pakistan High Commission Strength

June 23, 2020

ਭਾਰਤ ਨੇ ਕੀਤੀ ਪਾਕਿਸਤਾਨ ਹਾਈ ਕਮਿਸ਼ਨ ਦੇ ਕਰਮਚਾਰੀਆਂ ਦੀ ਸੰਖਿਆ 50% ਘਟਾਉਣ ਦੀ ਮੰਗ

23 ਜੂਨ, 2020

ਅੱਜ ਵਿਦੇਸ਼ ਮੰਤਰਾਲੇ ਵੱਲੋਂ ਪਾਕਿਸਤਾਨ ਦੇ ਰਾਜਦੂਤ ਨੂੰ ਤਲਬ ਕਰਕੇ ਇਹ ਦੱਸਿਆ ਗਿਆ ਕਿ ਭਾਰਤ ਨੇ ਪਾਕਿਸਤਾਨ ਹਾਈ ਕਮਿਸ਼ਨ ਦੇ ਅਧਿਕਾਰੀਆਂ ਦੀਆਂ ਗਤੀਵਿਧੀਆਂ ਬਾਰੇ ਵਾਰ-ਵਾਰ ਚਿੰਤਾ ਜ਼ਾਹਰ ਕੀਤੀ ਹੈ। ਉਹ ਜਾਸੂਸੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਹਨ ਅਤੇ ਉਨ੍ਹਾਂ ਦੇ ਅੱਤਵਾਦੀ ਸੰਗਠਨਾਂ ਨਾਲ ਸੰਬੰਧ ਹਨ। 31 ਮਈ, 2020 ਨੂੰ ਦੋ ਅਧਿਕਾਰੀਆਂ ਦੇ ਰੰਗੇ ਹੱਥੀਂ ਫੜੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਕੌਢਿਆ ਜਾਣਾ ਇਸ ਸੰਬੰਧ ਵਿੱਚ ਇੱਕ ਮਿਸਾਲ ਹੈ।

ਜਿੱਥੇ ਉਨ੍ਹਾਂ ਦੇ ਅਧਿਕਾਰੀ ਅਜਿਹੇ ਕੰਮਾਂ ਵਿੱਚ ਸ਼ਾਮਲ ਰਹੇ ਹਨ, ਜੋ ਉੱਚ ਕਮਿਸ਼ਨ ਵਿੱਚ ਉਨ੍ਹਾਂ ਦੇ ਅਧਿਕਾਰਤ ਰੁਤਬੇ ਦੇ ਮੁਤਾਬਿਕ ਨਹੀਂ ਹਨ, ਉੱਥੇ ਇਸਦੇ ਨਾਲ ਨਾਲ ਪਾਕਿਸਤਾਨ ਇਸਲਾਮਾਬਾਦ ਅੰਦਰ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਆਪਣੇ ਜਾਇਜ਼ ਕੂਟਨੀਤਕ ਕਾਰਜ ਕਰਨ ਦੇ ਮਾਮਲੇ 'ਚ ਡਰਾਉਣ ਲਈ ਲਗਾਤਾਰ ਮੁਹਿੰਮ ਚਲਾਉਂਦਾ ਰਿਹਾ ਹੈ। ਹਾਲ ਵਿੱਚ ਹੀ ਦੋ ਭਾਰਤੀ ਅਧਿਕਾਰੀਆਂ ਨੂੰ ਬੰਦੂਕ ਦੀ ਨੋਕ ਤੇ ਅਗਵਾ ਕਰਕੇ ਉਨ੍ਹਾਂ ਨਾਲ ਕੀਤਾ ਗਿਆ ਬਹੁਤ ਮਾੜਾ ਵਤੀਰਾ ਇਸ ਗੱਲ ਦਾ ਪ੍ਰਤੀਕ ਹੈ ਕਿ ਪਾਕਿਸਤਾਨ ਇਸ ਪਾਸੇ ਕਿਸ ਹੱਦ ਤਕ ਜਾ ਚੁੱਕਾ ਹੈ। 22 ਜੂਨ, 2020 ਨੂੰ ਭਾਰਤ ਪਰਤੇ ਇੰਨਾਂ ਅਧਿਕਾਰੀਆਂ ਨੇ ਪਾਕਿਸਤਾਨੀ ਏਜੰਸੀਆਂ ਵੱਲੋਂ ਉਨ੍ਹਾਂ ਨਾਲ ਕੀਤੇ ਗਏ ਵਹਿਸ਼ੀਆਨਾ ਵਤੀਰੇ ਦੇ ਸਜੀਵ ਵੇਰਵੇ ਦਿੱਤੇ ਹਨ।

ਪਾਕਿਸਤਾਨ ਅਤੇ ਇਸਦੇ ਅਧਿਕਾਰੀਆਂ ਦਾ ਵਤੀਰਾ ਵਿਆਨਾ ਸੰਧੀ ਅਤੇ ਕੂਟਨੀਤਕ ਅਤੇ ਕੌਂਸਲਰ ਅਧਿਕਾਰੀਆਂ ਨਾਲ ਵਤੀਰੇ ਸੰਬੰਧੀ ਦੁਵੱਲੇ ਸਮਝੌਤਿਆਂ ਦੇ ਅਨੁਸਾਰ ਨਹੀਂ ਹੈ। ਇਸਦੇ ਉਲਟ ਇਹ ਵਤੀਰਾ ਸਰਹੱਦੋਂ ਪਾਰ ਹਿੰਸਾ ਅਤੇ ਅੱਤਵਾਦ ਨੂੰ ਸਮਰਥਨ ਦੇਣ ਦੀ ਵਿਆਪਕ ਨੀਤੀ ਦਾ ਅਨਿੱਖੜਵਾਂ ਅੰਗ ਹੈ।

ਇਸ ਲਈ ਭਾਰਤ ਸਰਕਾਰ ਨੇ ਨਵੀਂ ਦਿੱਲੀ ਵਿਖੇ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਵਿਚ ਸਟਾਫ ਦੀ ਸੰਖਿਆ 50% ਘਟਾਉਣ ਦਾ ਫੈਸਲਾ ਲਿਆ ਹੈ। ਇਸਦੇ ਸਿੱਟੇ ਵਜੋਂ ਭਾਰਤ ਵੀ ਇਸਲਾਮਾਬਾਦ ਵਿਖੇ ਆਪਣੇ ਸਟਾਫ ਦੀ ਸੰਖਿਆ ਨੂੰ ਉਸੇ ਅਨੁਪਾਤ ਵਿੱਚ ਘਟਾ ਦੇਵੇਗਾ। ਸੱਤ ਦਿਨਾਂ ਵਿੱਚ ਲਾਗੂ ਕੀਤਾ ਜਾਣ ਵਾਲਾ ਇਹ ਫੈਸਲਾ ਪਾਕਿਸਤਾਨੀ ਰਾਜਦੂਤ ਤੱਕ ਪੁੱਜਦਾ ਕਰ ਦਿੱਤਾ ਗਿਆ ਹੈ।

ਨਵੀਂ ਦਿੱਲੀ

23 ਜੂਨ, 2020

DISCLAIMER: This is an approximate translation. The original is available in English on MEA's website and may be referred to as the official press release.